

ਭਾਗ-੮

(ਅੰਕ-10)

ਪ੍ਰਸ਼ਨ 1 ਹੇਠ ਲਿਖਿਆ ਪੈਰਾ ਪੜ੍ਹ ਕੇ ਹੇਠਲੇ ਪ੍ਰਸ਼ਨਾਂ ਦੇ ਉਤਰ ਦਿਓ:

ਸਾਡੇ ਸਮਾਜ ਵਿਚ ਪ੍ਰਚਲਤ ਮਿਥਿਹਾਸਕ ਪ੍ਰਭਾਵਾਂ ਸਦਕਾ ਰਾਂਝੇ ਨੂੰ ਗੈਬੀ ਸ਼ਕਤੀਆਂ ਦਾ ਮਾਲਕ ਦੱਸਿਆ ਗਿਆ ਹੈ। ਸ਼ਕਤੀਆਂ ਦੇ ਤੁਟੀ ਹੋਣ ਬਾਰੇ ਫੌਰਨ ਦੱਸ ਸਕਦਾ ਹੈ। ਖੇਤੇ ਉਸ ਨੂੰ ਕਈ ਵਾਰ ਮਾਰਨ ਦਾ ਯਤਨ ਕਰਦੇ ਹਨ ਪਰ ਗੈਬੀ ਉਹ ਮੱਤ੍ਰ ਦੇ ਤੁਟੀ ਹੋਣ ਬਾਰੇ ਫੌਰਨ ਦੱਸ ਸਕਦਾ ਹੈ। ਉਹ ਸਹਿਤੀ ਦੀ ਲਿਆਂਦੀ ਹੋਈ ਭੇਟਾ ਨੂੰ ਵਟਾ ਦਿੰਦਾ ਹੈ। ਅਦਲੀ ਦੇ ਸ਼ਕਤੀਆਂ ਉਸਦੀ ਸਹਾਇਤਾ ਕਰਦੀਆਂ ਹਨ। ਉਹ ਸਹਿਤੀ ਦੀ ਲਿਆਂਦੀ ਹੋਈ ਭੇਟਾ ਨੂੰ ਵਟਾ ਦਿੰਦਾ ਹੈ। ਇਹ ਸੱਭ ਕੁਝ ਸਾਡੀ ਧਾਰਮਕ ਪਰੰਪਰਾ ਕਾਰਣ ਹੈ ਉਲਟ ਫੈਸਲਾ ਕਰਨ 'ਤੇ ਉਸਦੇ ਨਗਰ ਵਿਚ ਅੱਗ ਲੱਗ ਜਾਂਦੀ ਹੈ। ਇਹ ਸੱਭ ਕੁਝ ਸਾਡੀ ਧਾਰਮਕ ਪਰੰਪਰਾ ਕਾਰਣ ਹੈ ਜਿਸ ਵਿਚ ਚੰਗੇ ਪਾਤਰ ਗੈਬੀ ਸ਼ਕਤੀਆਂ ਨਾਲ ਦੇਂਤਾਂ ਦਾ ਨਾਸ਼ ਕਰਦੇ ਹਨ। ਕਹਾਣੀ ਵਿਚ ਇਸ ਪ੍ਰਕਾਰ ਦੇ ਜਾਦੂ-ਅੰਸੁ ਸਾਹਵੇਂ ਇਸ ਤੱਥ ਨੂੰ ਜਾਦੂ ਦੇ ਰੂਪ ਵਿਚ ਪੇਸ਼ ਕਰਦਾ ਸੀ। ਜਾਦੂਗਰੀ ਦੀ ਇਹ ਲੜੀ ਅੱਜ ਵੀ ਕਿਸੇ ਨਾ ਕਿਸੇ ਰੂਪ ਸਾਹਵੇਂ ਇਸ ਤੱਥ ਨੂੰ ਜਾਦੂ ਦੇ ਰੂਪ ਵਿਚ ਪੇਸ਼ ਕਰਦਾ ਸੀ। ਜਾਦੂਗਰੀ ਦੀ ਇਹ ਲੜੀ ਅੱਜ ਵੀ ਕਿਸੇ ਨਾ ਕਿਸੇ ਰੂਪ ਵਿਚ ਚਲੀ ਆਉਂਦੀ ਹੈ। ਪੁਰਾਣੇ ਸਮੇਂ ਵਿਚ ਵਿਗਿਆਨਕ ਤੱਥ ਦੀ ਪ੍ਰਾਪਤੀ ਜਾਦੂ ਹੋ ਨਿਬੜਦੀ ਸੀ। ਜਾਦੂ ਤਾਂ ਵਿਚ ਚਲੀ ਆਉਂਦੀ ਹੈ। ਪੁਰਾਣੇ ਸਮੇਂ ਵਿਚ ਵਿਗਿਆਨਕ ਤੱਥ ਦੀ ਪ੍ਰਾਪਤੀ ਜਾਦੂ ਹੋ ਨਿਬੜਦੀ ਸੀ। ਇਹੀ ਕਾਰਣ ਅਨੋਖਾ ਰੂਪ ਧਾਰਨ ਕਰ ਲੈਂਦੀਆਂ ਸਨ। ਉਸ ਸਮੇਂ ਇਸ ਜਾਦੂ ਦਾ ਸਬੰਧ ਧਰਮ ਨਾਲ ਵੀ ਹੋ ਜਾਂਦਾ ਸੀ। ਇਹੀ ਕਾਰਣ ਕਿ ਅੱਜ ਵੀ ਧਾਰਮਕ ਲੋਕਾਂ ਤੋਂ ਅਸੀਂ ਕੁਰਮਾਤਾਂ ਦੀ ਆਸ ਰੱਖਦੇ ਹਾਂ, ਉਨ੍ਹਾਂ ਦੇ ਦਿੱਤੇ ਤਵੀਤਾਂ, ਧਾਗਿਆਂ ਨੂੰ ਗਲ ਨਾਲ ਬੰਨ੍ਹੀ ਫਿਰਦੇ ਹਾਂ। ਇਸੇ ਜਾਦੂ ਆਸਰੇ ਇਹ ਲੋਕ ਆਮ ਲੋਕਾਂ ਨੂੰ ਮਗਰ ਲਾ ਲੈਂਦੇ ਸਨ। ਇਨ੍ਹਾਂ ਦੀ ਪੜਾ ਹੁੰਦੀ ਸੀ, ਇਹ ਦੇਵੀ ਦੇਵਤੇ ਬਣ ਜਾਂਦੇ ਸਨ। ਰਾਂਝਾ ਕੇਵਲ ਪ੍ਰੀਤਵਾਨ ਹਿਰਦਿਆਂ ਦਾ ਹੀ ਦੇਵਤਾ ਬਣ ਸਕਿਆ ਹੈ। ਜੇ ਕੋਈ ਧਰਮ ਸੰਪਰਦਾ ਉਸ ਨੂੰ ਅਪਣਾ ਲੈਂਦੀ ਤਾਂ ਉਹ ਵੀ ਕਿਊਪਿਡ (Cupid) ਵਾਂਗ ਪਿਆਰ ਦਾ ਦੇਵਤਾ ਬਣ ਜਾਂਦਾ।

- ਰਾਂਝਾ ਪਿਆਰ ਦਾ ਦੇਵਤਾ ਕਿਉਂ ਨਹੀਂ ਬਣ ਸਕਿਆ?
- ਰਵਾਇਤਾਂ ਧਾਰਮਕ ਅਕੀਦਾ ਕਦੇਂ ਬਣਦੀਆਂ ਹਨ?
- ਅਬੋਧ ਲੋਕ ਤੱਥਾਂ ਨੂੰ ਜਾਦੂ ਕਿਉਂ ਸਮਝ ਲੈਂਦੇ ਹਨ?
- ਵਿਗਿਆਨ ਨੂੰ ਜਾਦੂ ਸਮਝਣ ਵਾਲੇ ਕੌਣ ਲੋਕ ਹਨ?

ਪ੍ਰਸ਼ਨ 2 ਹੇਠ ਲਿਖੇ ਪੈਰੇ ਦੀ ਇਕ-ਤਿਹਾਈ ਸ਼ਬਦਾਂ ਵਿਚ ਸੰਖੇਪ ਰਚਨਾ ਕਰਕੇ ਢੁਕਵਾਂ ਸਿਰਲੇਖ ਵੀ ਲਿਖੋ:

(ਅੰਕ 8+2=10)

ਇਹ ਨਿਰਧਾਰਤ ਕਰਨਾ ਬਹੁਤ ਮੁਸ਼ਕਲ ਹੋ ਰਿਹਾ ਹੈ ਕਿ ਬੇਬਾਕੀ ਦੀ ਸੀਮਾ ਕਿਥੇ ਕੁ ਤੱਕ ਹੈ ? ਮੇਰੇ ਆਲੇ-ਦੂਆਲੇ ਮੇਰੇ ਦੋਸਤ ਵੀ ਨੇ ਤੇ ਦੁਸ਼ਮਣ ਵੀ। ਚੌਪਾਸੀ ਪਸਰੇ ਹੋਏ ਹਜ਼ਮ ਵਿਚ ਬਹੁਤ ਕੁਝ ਅਣਚਾਹਿਆ ਵੀ ਹੈ ਅਤੇ ਅਸੁਖਾਵਾਂ ਵੀ। ਅਜੀਬ ਤਰ੍ਹਾਂ ਦੀਆਂ ਕੁਰਸੀਆਂ ਵੀ ਹਨ ਅਤੇ ਉਨ੍ਹਾਂ ਦੀਆਂ ਕੁਰਮਾਤਾਂ ਵੀ। ਉਹ ਤਿਲਮਿਲਾਉਂਦੀਆਂ ਵੀ ਹਨ ਤੇ ਕਦੇ-ਕਦੇ ਗਰਜਦੀਆਂ ਵੀ। ਇਸ ਤਿਲੋਮਿਲਾਹਟ ਅਤੇ ਗਰਜ ਵਿਚ ਇਕ ਵਿਚਾਰਗੀ ਹੈ। ਆਪਣੇ ਆਪ ਨੂੰ ਆਪਣੇ ਆਪ ਤੋਂ ਹੀ ਬਚਾ ਕੇ ਰੱਖਣ ਦੀ ਵਿਚਾਰਗੀ। ਕਦੇ-ਕਦੇ ਜੀ ਕਰਦਾ ਹੈ ਉਹ ਸਭ ਕੁਝ ਉਗਲ ਦਿੱਤਾ ਜਾਵੇ ਜੋ ਮੈਨੂੰ ਤੰਗ ਕਰ ਰਿਹਾ ਹੈ। ਉਹ ਸਭ ਕੁਝ ਚੁਰਾਹੇ ਵਿਚ ਰੱਖ ਦਿੱਤਾ ਜਾਵੇ, ਜੋ ਮੇਰੇ ਅੰਦਰ ਹੀ ਅੰਦਰ ਕੁਝੁ ਰਿਹਾ ਹੈ। ਪਰ ਇਹ ਸਭ ਕੁਝ ਸੰਭਵ ਨਹੀਂ ਹੈ। ‘ਹੋਉ ਪਰੇ’ ਕਰ ਦੇਣ ਦੀ ਮਜ਼ਬੂਰੀ ਦਿਨੋਂ ਦਿਨ ਕਮਜ਼ੋਰੀ ਬਣਦੀ ਜਾ ਰਹੀ ਹੈ। ਏਹੀ ਕਮਜ਼ੋਰੀ ਕਦੇ-ਕਦੇ ਬੇਬਾਕ ਹੋ ਕੇ ਡਰਾਉਣੇ ਸ਼ਬਦਾਂ ਵਿਚ ਬਦਲ ਜਾਂਦੀ ਹੈ ਜਿਸ ਤੋਂ ਆਪਣੇ ਆਪ ਨੂੰ ਹੀ ਭੈ ਆਉਣ ਲੱਗ ਪੈਂਦਾ ਹੈ। ਪਰ ਇਸ ਭੈ ਦੀ ਪਰਿਭਾਸ਼ਾ ਕੀ ਹੈ ? ਜੇ ਕੋਈ ਪਰਿਭਾਸ਼ਾ ਹੈ ਤਾਂ ਉਸ ਦੀ ਸੀਮਾ ਕੀ ਹੈ ? ਜੇ ਕੋਈ ਸੀਮਾ ਹੈ ਤਾਂ ਉਸ ਦੀ ਫਿਤਰਤ ਕੀ ਹੈ ? ਇਹ ਪਰਿਭਾਸ਼ਾ, ਸੀਮਾ ਅਤੇ ਫਿਤਰਤ ਆਪਣੇ ਆਪ ਵਿਚ ਕੀ ਹਨ ? ਇਨ੍ਹਾਂ ਸਭਨਾਂ ਦੀ ਅੰਕਾਤ ਕੀ ਹੈ ? ਇਸ ਅਜੀਬ ਤਰ੍ਹਾਂ ਦੀ ਕਸਮਕਸ ਵਿਚ ਘਿਰਿਆ ਹੋਇਆ, ਮੈਂ, ਕਦੇ ‘ਸਾਹਿਤਕਾਰੀ’ ਅਤੇ ‘ਰੋਟੀ ਰੋਜ਼ੀ’ ਦੇ ਸ਼ਬਦਾਂ ਵਿਚਕਾਰ ਰੀਂਘਦੀ ਮਾਨਸਿਕਤਾ ਦੇ ਨਕਸਾਂ ਨੂੰ ਨਿਹਾਰਦਾ ਹਾਂ ਤੇ ਕਦੇ ‘ਰੋਟੀ ਰੋਜ਼ੀ’ ਅਤੇ ‘ਸਾਹਿਤਕਾਰੀ’ ਦੇ ਸ਼ਬਦਾਂ ਉੱਤੇ ਉਸਰੇ ਹੋਏ ਆਫ਼ਬਰਾਂ ਨੂੰ। ਇਹ ਆਫ਼ਬਰ ਜਦੋਂ ਮਾਨਸਿਕ ਡੜੂਰ ਬਣ ਕੇ ਗੁਰਜਦੇ ਹਨ ਤਾਂ ਸਵੇਂ ਨੂੰ ਅੰਨ੍ਹਾ ਕਰ ਦਿੰਦੇ ਹਨ। ਨਾ ਕੁਝ ਆਰ ਦਿੱਸਦਾ ਹੈ ਨਾ ਪਾਰ। ਦਿੱਸਦੇ ਹਨ ਤਾਂ ਸਿਰਫ਼ ਆਫ਼ਬਰ ਜਿਨ੍ਹਾਂ ਦਾ ਨਾ ਕੋਈ ਆਦਿ ਨਾ ਅੰਤ। ਆਪਣੀਆਂ ਹੀ ਅੱਖਾਂ ਉੱਤੇ ਬੰਨ੍ਹੀਆਂ ਹੋਈਆਂ ਇਹ ਪੱਟੀਆਂ ਕਦੇ ਸਾਨੂੰ ਸਵੈ ਦੇ ਦਰਸ਼ਨ ਕਰਵਾ ਸਕਣਗੀਆਂ ? ਇਹ ਹੈ, ਉਹ ਚਿੰਤਾ, ਜਿਹੜੀ ਮੈਨੂੰ ਅੰਦਰੋਂ ਅੰਦਰ ਖਾਈ ਜਾ ਰਹੀ ਹੈ। ਇਹ ਚਿੰਤਾ ਬੇਬਾਕ ਹੋ ਕੇ ਗੁੰਜਦੀ ਹੈ ਤਾਂ ਕੁਰਸੀਆਂ ਦੀ ਹੈ, ਉਹ ਚਿੰਤਾ, ਜਿਹੜੀ ਮੈਨੂੰ ਅੰਦਰੋਂ ਅੰਦਰ ਖਾਈ ਜਾ ਰਹੀ ਹੈ। ਇਸ ਘੁਮੇਰ ਵਿਚ ਘੁੰਮਦੀ ਮੇਰੀ ਆਪਣੀ ਕੁਰਸੀ ਦਾ ਹਾਸਾ ਬਹੁਤ ਡਰਾਉਣਾ ਕਰਮਾਤ ਆਪਣੀ ਘੁਮੇਰ ਪਾਉਣੀ ਸੁਰੂ ਕਰਦੀ ਹੈ। ਇਸ ਘੁਮੇਰ ਵਿਚ ਘੁੰਮਦੀ ਮੇਰੀ ਆਪਣੀ ਕੁਰਸੀ ਦਾ ਹਾਸਾ ਬਹੁਤ ਡਰਾਉਣਾ ਹੈ। ਡਰ ਅਤੇ ਹਾਸੇ ਦਾ ਆਪੋ ਵਿਚ ਰਿਸਤਾ ਕੀ ਹੈ ? ਇਸ ਦਾ ਪਤਾ ਨਾ ਡਰ ਨੂੰ ਹੈ ਤੇ ਨਾ ਹੀ ਹਾਸੇ ਨੂੰ। ਡਰ ਨੂੰ ਤਾਂ ਸਿਰਫ਼

ਏਨਾ ਪੜਾ ਹੈ ਕਿ ਹਾਸਾ ਕਿਸੇ ਨੂੰ ਕੁਝ ਕਹਿ ਰਿਹਾ ਹੈ। ਪਰ ਇਹ ਨਿਰਧਾਰਤ ਕਰਨਾ ਮੁਸ਼ਕਿਲ ਹੋ ਰਿਹਾ ਹੈ ਕਿ ਬੇਬਾਕੀ ਦੀ ਸੀਮਾ ਕਿੱਥੋਂ ਤੁੱਕ ਹੈ ? ਦੇਸਤੀਆਂ ਦਾ ਦਰਦ ਬਣ-ਬਣ ਉੱਠਣਾ ਅਤੇ ਦੁਸਤੀਆਂ ਦਾ ਦਾਰੂ ਬਣ-ਬਣ ਮਿਲਣਾ ਤਾਂ ਦਸਤੂਰ ਹੀ ਰਿਹਾ ਹੈ, ਪਰ ਫੇਰ ਵੀ ਕਿੱਥੋਂ ਲੈ ਕੇ ਆਈਏ ਉਹ ਅੱਖਾਂ, ਜਿਨ੍ਹਾਂ ਥਾਣੀਂ ਆਪਣੀ ਰੂਹ ਦੇ ਦਰਸ਼ਨ ਹੋ ਸਕਣ ? ਕਿੱਥੋਂ ਲੈ ਕੇ ਆਈਏ ਉਹ ਜੁਰਾਤ ਜਿਹੜੀ ਆਪਣੇ ਅਤੇ ਪਰਾਏ ਵਿਚ ਫਰਕ ਨਾ ਕਰੇ? ਅਤੇ ਕਿੱਥੋਂ ਲੈ ਕੇ ਆਈਏ ਉਹ ਦਿਸਟੀ ਜਿਹੜੀ ਦਵੈਤ ਨੂੰ ਖਤਮ ਕਰੇ? ਕੀ ਕਰੇ ਅਜਿਹਾ ਹੋ ਸਕੇਗਾ ? (440 ਸ਼ਬਦ)

ਪ੍ਰਸ਼ਨ 3 ਹੇਠ ਲਿਖਿਆਂ ਵਿਚੋਂ ਦੋ ਸੌ ਸ਼ਬਦਾਂ ਦਾ ਕੋਈ ਇੱਕ ਪੱਤਰ ਲਿਖੋ:-

(ਅੰਕ-10)

- 1) ਹੜ੍ਹਾਂ ਦੌਰਾਨ ਆਪਣੇ ਇਲਾਕੇ ਵਿਚ ਸਰਕਾਰ ਵਲੋਂ ਭੇਜੀ ਰਾਹਤ ਸਮੱਗਰੀ ਦੀ ਅਨੁਚਿਤ ਵੰਡ ਬਾਰੇ ਮੁੱਖ ਮੰਤਰੀ ਨੂੰ ਪੱਤਰ ਲਿਖੋ।
- 2) ਅਵਾਰਾ ਪਸੂਆਂ ਦੁਆਰਾ ਉਤਪਨ ਸੰਕਟ ਨੂੰ ਨਜ਼ਿੱਠਣ ਲਈ ਆਪਣੇ ਸੁਝਾਅ ਦਿੰਦੇ ਹੋਏ ਪਸੂ ਪਾਲਣ ਮੰਤਰੀ ਨੂੰ ਪੱਤਰ ਲਿਖੋ।

ਪ੍ਰਸ਼ਨ 4 ਹੇਠਾਂ ਲਿਖੇ ਵਿਸ਼ਿਆਂ ਵਿਚੋਂ ਕਿਸੇ ਇੱਕ ਉੱਤੇ 400 ਸ਼ਬਦਾਂ ਦਾ ਨਿਬੰਧ ਲਿਖੋ:

(ਅੰਕ-10)

- 1) ਸਮਕਾਲੀ ਪੰਜਾਬੀ ਗਾਇਕੀ : ਦਸ਼ਾ ਤੇ ਦਿਸ਼ਾ
- 2) ਡਿਜੀਟਲ ਇੰਡੀਆ ਅਤੇ ਆਮ ਆਦਮੀ
- 3) ਲੰਗਰ : ਕਲਿਆਣਕਾਰੀ ਪ੍ਰਥਾ

ਪ੍ਰਸ਼ਨ 5 ਨਿਮਨ-ਲਿਖਤ ਦਾ ਪੰਜਾਬੀ ਵਿੱਚ ਅਨੁਵਾਦ ਕਰੋ:-

(ਅੰਕ 5+5=10)

1. All of us are under close observation. Every time we enter a hotel, a restaurant, a mall, or for that matter even a temple, we are constantly watched and monitored by high-tech cameras. Round-the-clock surveillance has become the need of the hour. Though security cameras have become modern-day samurais, they have also brought with them their share of gaffes, goof-ups and guffaws. A couple of years ago, my modest nursing home didn't have the CCTV system in place, until one evening a person's bike was stolen. The victim was quick to report the matter to the police and I was awakened by cops in the middle of the night and ordered to reach the scene of the crime. Once there, they reprimanded me for the gross negligence of not installing security cameras and advised me to do it immediately to prevent a recurrence of such incidents.
2. a) The cabinet secretary exhorted the chief secretaries to galvanise the state administration and use all resources at their disposal to tackle the recent surge in Covid.
b) India has no option but to try and diversify sources of supply to ensure sustained availability of crude oil supplies.
c) Mirza Ghalib is unparalleled in intensity of feelings, economy of words and novelty of expression.
d) His life and works have had a profound influence on our mental make-up, social structure and intellectual development.
e) As ill luck would have it, I forgot to invite him.

ਭਾਗ-ਆ

ਪ੍ਰਸ਼ਨ 6 ਹੇਠ ਲਿਖੇ ਸ਼ਬਦਾਂ ਨੂੰ ਵਾਕਾਂ ਵਿਚ ਇਸ ਤਰ੍ਹਾਂ ਵਰਤੋ ਕਿ ਅਰਥ ਸਪਸ਼ਟ ਹੋ ਜਾਣ:

(ਅੰਕ-5)

- 1) ਪਿੜ
- 2) ਮਾਲੁ
- 3) ਕੁੱਪ
- 4) ਤੱਕਲਾ
- 5) ਗੁਹਾਰਾ

ਪ੍ਰਸ਼ਨ 7 ਹੇਠ ਲਿਖੇ ਅਖਾਣਾਂ, ਮੁਹਾਵਰਿਆਂ ਨੂੰ ਵਾਕ ਵਿਚ ਇਸ ਤਰ੍ਹਾਂ ਵਰਤੋ ਕਿ ਅਰਥ ਸਪਸ਼ਟ ਹੋ ਜਾਣ: (ਅੰਕ-10)

- 1) ਟਿੰਡ 'ਚ ਕਾਨਾ
- 2) ਨਗਾਰਖਾਨੇ 'ਚ ਤੂੰਤੀ
- 3) ਖੂਹ ਦੀ ਮਿੱਟੀ ਖੂਹ ਨੂੰ ਲੱਗਣੀ
- 4) ਬਿੱਲੀ ਦੇ ਗਲ ਟੱਲੀ ਬੰਨ੍ਹਣੀ
- 5) ਪੁੱਟਿਆ ਪਹਾੜ ਨਿਕਲਿਆ ਚੂਹਾ
- 6) ਦਾਈਏ ਬੰਨ੍ਹਣਾ
- 7) ਇਕ ਕਰੇਲਾ ਢੂਜਾ ਨਿੰਮ ਚਚਿਆ
- 8) ਹਰਨ ਹੋ ਜਾਣਾ
- 9) ਡੰਗ ਟਪਾਊਣਾ
- 10) ਭੱਠਾ ਬੈਠਣਾ

ਪ੍ਰਸ਼ਨ 8 ਹੇਠ ਲਿਖੇ ਅਗੇਤਰ ਲਗਾ ਕੇ ਦੋ-ਦੋ ਸ਼ਬਦ ਬਣਾਓ:

(ਅੰਕ-5)

- 1) ਮਨ
- 2) ਉਪ
- 3) ਨਿਰ
- 4) ਅ
- 5) ਖੁਸ਼

ਪ੍ਰਸ਼ਨ 9 ਹੇਠ ਲਿਖੇ ਪਿਛੇਤਰ ਲਗਾ ਕੇ ਦੋ-ਦੋ ਸ਼ਬਦ ਬਣਾਓ:

(ਅੰਕ-5)

- 1) ਕਾਰ
- 2) ਦਾਰ
- 3) ਨਾਕ
- 4) ਹੀਣ
- 5) ਸਾਰ

ਪ੍ਰਸ਼ਨ 10 ਹੇਠ ਲਿਖੇ ਬਹੁਤੇ ਸ਼ਬਦਾਂ ਦੀ ਥਾਂ ਇਕ ਸ਼ਬਦ ਲਿਖੋ:

(ਅੰਕ-5)

- 1) ਜਖਮ, ਜੋ ਕੱਚਾ ਹੋਵੇ
- 2) ਲਾਵਿ, ਜਿਸ ਵਿੱਚ ਯੱਧ ਦੀ ਮਹਿਮਾ ਹੋਵੇ

- 4) ਚਾਰ ਪੈਰਾਂ ਵਾਲਾ ਜਾਨਵਰ
- 5) ਦੂਜੇ ਵਲੋਂ ਆਪਣੇ ਉਪਰ ਕੀਤਾ ਅਹਿਸਾਨ ਨਾ ਜਾਣੇ

(ਅੰਕ-5)

ਪ੍ਰਸ਼ਨ 11 ਹੇਠ ਲਿਖੇ ਸ਼ਬਦ-ਜੋੜ ਠੀਕ ਕਰਕੇ ਲਿਖੋ:

- 1) ਸਿਰਾਣਾ
- 2) ਪੰਚੈਤੀ
- 3) ਦੁਧੈਹਰ
- 4) ਸੌਹਰਾ
- 5) ਮਹਿਨਤ

ਪ੍ਰਸ਼ਨ 12 ਹੇਠ ਲਿਖੇ ਸ਼ਬਦਾਂ ਨੂੰ ਦੋ-ਦੋ ਵਾਕਾਂ ਵਿੱਚ ਇਸ ਤਰ੍ਹਾਂ ਵਰਤੋ ਕਿ ਬਹੁ-ਅਰਥਕ ਸ਼ਬਦਾਂ ਦੇ ਅਰਥ ਸਪਸ਼ਟ ਹੋ
(ਅੰਕ-5)
ਜਾਣ:

- 1) ਵਾਰ
- 2) ਸੁਹਾਗਾ
- 3) ਸਰ
- 4) ਸਾਰ
- 5) ਆਰ

ਪ੍ਰਸ਼ਨ 13 ਹੇਠ ਲਿਖੇ ਵਾਕਾਂ ਨੂੰ ਨਾਲ ਦਿੱਤੀਆਂ ਹਦਾਇਤਾਂ ਅਨੁਸਾਰ ਹੱਲ ਕਰੋ: (ਅੰਕ-5)

- 1) ਤੁਸੀਂ ਕਿਥੇ ਹੋ ? (ਵਾਕ ਕਿਸ ਕਾਲ ਦਾ ਸੂਚਕ ਹੈ?)
- 2) ਮੁੰਡੇ ਨੇ ਰੋਟੀ ਖਾਧੀ। (ਵਾਕ ਵਿੱਚ ਕਰਤਾ ਸ਼ਬਦ ਦੱਸੋ)
- 3) ਦਾਨੀ ਹੀ ਪੁੰਨ ਖੱਟਦੇ ਹਨ। (ਵਾਕ ਵਿੱਚ ਕਿਰਿਆ ਸ਼ਬਦ ਪਛਾਣੋ)
- 4) ਪੰਜਾਬੀ ਵਿਚ ਕਿੰਨੇ ਦੀਰਘ ਸਵਰ ਹਨ ?
- 5) ਸਿਪਾਹੀ ਨੇ ਚੇਰ ਦੇ ਸੋਟੀ ਮਾਰੀ। (ਵਾਕ ਵਿੱਚ ਕਿੰਨੇ ਨਾਂਵ ਆਏ ਹਨ?)

ਪ੍ਰਸ਼ਨ 14 ਹੇਠ ਲਿਖੇ ਵਾਕਾਂ ਨੂੰ ਨਾਲ ਦਿੱਤੀਆਂ ਹਦਾਇਤਾਂ ਅਨੁਸਾਰ ਹੱਲ ਕਰੋ: (ਅੰਕ-5)

- 1) 'ਸੋਨਾ' ਸ਼ਬਦ ਦਾ ਵਿਸ਼ੇਸ਼ਣ ਸ਼ਬਦ ਕੀ ਹੈ ?
- 2) ਚਿੜੀ ਅਤੇ ਕਾਂ ਨੇ ਖਿਚਤੀ ਬਣਾਈ। (ਯੋਜਕ ਸ਼ਬਦ ਦੀ ਪਛਾਣ ਕਰੋ)
- 3) ਉਸ ਨੇ ਜੂਆ ਖੇਡਿਆ ਅਤੇ ਕੰਗਾਲ ਹੋ ਗਿਆ (ਵਾਕ ਦੀ ਸ੍ਰੇਣੀ ਦੱਸੋ)
- 4) ਕੁੜੀਆਂ ਪਾਣੀ ਭਰਦੀਆਂ ਹਨ। (ਵਾਕ ਦਾ ਭਵਿੱਖ ਵਾਚਕ ਵਾਕ ਬਣਾਓ)
- 5) ਬਿਮਲਾ ਰੋਟੀ ਪਕਾਉਂਦੀ ਹੈ। (ਵਾਕ ਦੀ ਸ੍ਰੇਣੀ ਦੱਸੋ)